

ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥

For what purpose were you created and brought into the world? What rewards have you received in this life?

ਭਵ ਨਿਧਿ ਤਰਨ ਤਾਰਨ ਚਿੰਤਾਮਨਿ ਇਕ ਨਿਮਖ ਨ ਇਹੁ ਮਨੁ ਲਾਇਆ ॥੧॥

God is the boat to carry you across the terrifying world-ocean; He is the Fulfiller of the mind's desires. You have not centered your mind on Him, even for an instant. ||1||

ਗੋਬਿੰਦ ਹਮ ਐਸੇ ਅਪਰਾਧੀ ॥

O Lord of the Universe, I am such a sinner!

ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥

God gave me body and soul, but I have not practiced loving devotional worship to Him. ||1||Pause||

ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥

Others' wealth, others' bodies, others' wives, others' slander and others' fights - I have not given them up.

ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥

For the sake of these, coming and going in reincarnation happens over and over again, and this story never ends. ||2||

ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਨ ਕੀਨੋ ਮੈ ਫੇਰਾ ॥

That house, in which the Saints speak of the Lord - I have not visited it, even for an instant.

ਲੰਪਟ ਚੋਰ ਦੂਤ ਮਤਵਾਰੇ ਤਿਨ ਸੀਗਿ ਸਦਾ ਬਸੇਰਾ ॥੩॥

Drunkards, thieves, and evil-doers - I constantly dwell with them. ||3||

ਕਾਮ ਕ੍ਰੋਧ ਮਾਇਆ ਮਦ ਮਤਸਰ ਏ ਸਧੈ ਮੋ ਮਾਰੀ ॥

Sexual desire, anger, the wine of Maya, and envy - these are what I collect within myself.

ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥੪॥

Compassion, righteousness, and service to the Guru - these do not visit me, even in my dreams. ||4||

ਦੀਨ ਦਇਆਲ ਕ੍ਰਿਪਾਲ ਦਮੋਦਰ ਭਗਤਿ ਬਛਲ ਭੈ ਹਾਰੀ ॥

He is merciful to the meek, compassionate and benevolent, the Lover of His devotees, the Destroyer of fear.

ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮਾਰੀ ॥੫॥੧॥

Says Kabeer, please protect Your humble servant from disaster; O Lord, I
serve only You. ||5||8||